

ਕਾਰਜਕਾਰੀ ਸੰਖੇਪ

ਬਾਬਤ

ਮੌਜੂਦਾ ਸਟੀਲ ਯੂਨਿਟ ਦਾ ਵਿਸਥਾਰ

ਨਵੀ ਕੋਨਕਾਸਟ ਅਤੇ ਰੋਲਿੰਗ ਮਿੱਲ,

ਮੌਜੂਦਾ ਇੰਡਕਸ਼ਨ ਫਰਨੇਸ ਨੂੰ ਨਵੀਆਂ ਭੱਠੀਆਂ ਨਾਲ ਅਪਗ੍ਰੇਡ ਕਰਨਾ

ਮੈਸਰਜ਼ ਕੇ.ਐਲ. ਅਲੋਇਸ ਪ੍ਰਾਈਵੇਟ ਲਿਮਿਟੇਡ

ਪਿੰਡ- ਅੰਬੇ ਮਾਜਰਾ, ਜੀ.ਟੀ. ਰੋਡ, ਮੰਡੀ ਗੋਬਿੰਦਗੜ੍ਹ, ਤਹਿਸੀਲ- ਅਮਲੋਹ, ਜ਼ਿਲ੍ਹਾ- ਫਤਿਹਗੜ੍ਹ ਸਾਹਿਬ, ਪੰਜਾਬ।

ਤਿਆਰ ਕਰਤਾ

ਚੰਡੀਗੜ੍ਹ ਪ੍ਰਦੂਸ਼ਣ ਟੈਸਟ ਲੈਬਾਰਟਰੀ- ਈ.ਆਈ.ਏ ਡਵੀਜ਼ਨ

(QCI/ NABET Certificate No: NABET/EIA/2225/RA 0250)

ਪਤਾ: ਈ -126, ਫੇਜ਼ -7, ਉਦਯੋਗਿਕ ਖੇਤਰ, ਮੋਹਾਲੀ, ਪੰਜਾਬ- 160055.

ਸੰਪਰਕ: 0172-4669295, 5090312

E-mail: eia@cptl.co.in / cptleia@gmail.com

ਕਾਰਜਕਾਰੀ ਸੰਖੇਪ

1.0 ਪ੍ਰੋਜੈਕਟ ਨਾਮ ਅਤੇ ਸਥਾਨ

ਮੈਸਰਜ਼ ਕੇ.ਐਲ. ਅਲੋਇਸ ਪ੍ਰਾਈਵੇਟ ਲਿਮਿਟੇਡ ਦਾ ਪ੍ਰਸਤਾਵਿਤ ਪ੍ਰੋਜੈਕਟ ਪਿੰਡ- ਅੰਬੇ ਮਾਜਰਾ, ਜੀ.ਟੀ. ਰੋਡ, ਮੰਡੀ ਗੋਬਿੰਦਗੜ੍ਹ, ਤਹਿਸੀਲ- ਅਮਲੋਹ, ਜ਼ਿਲ੍ਹਾ- ਫਤਿਹਗੜ੍ਹ ਸਾਹਿਬ, ਪੰਜਾਬ ਵਿਖੇ ਸਥਿਤ ਹੈ।

2.0 ਉਤਪਾਦ ਅਤੇ ਸਮਰੱਥਾ

ਉਦਯੋਗ ਨੂੰ ਪਹਿਲਾਂ ਹੀ 7 ਟੀ.ਪੀ.ਐਚ ਵਾਲੀ ਇੰਡਕਸ਼ਨ ਫਰਨੇਸ, ਸੀਸੀਐਮ ਅਤੇ ਰੇਲਿੰਗ ਮਿੱਲ (18 ਟਨ/ਘੰਟਾ) ਦੇ ਨਾਲ 28,700 ਟੀਪੀਏ ਸਮਰੱਥਾ ਵਾਲੇ ਸਟੀਲ ਇੰਗੋਟਸ/ਬਿਲੇਟ, ਐਮਐਸ ਰਾਉਂਡ, ਬਾਰ, ਫਲੈਟ ਬਣਾਉਣ ਲਈ ਸੀ.ਟੀ.ਓ. ਹੈ। ਹੁਣ, ਮੌਜੂਦਾ 7 ਟੀ.ਪੀ.ਐਚ ਇੰਡਕਸ਼ਨ ਫਰਨੇਸ ਨੂੰ 15 TPH ਸਮਰੱਥਾ ਵਾਲੀਆਂ 2 ਇੰਡਕਸ਼ਨ ਭੱਠੀਆਂ ਨਾਲ ਬਦਲ ਕੇ ਉਤਪਾਦ ਦੀ ਸਮਰੱਥਾ ਵਧਾਉਣ ਦਾ ਪ੍ਰਸਤਾਵ ਹੈ। ਵਿਸਥਾਰ ਤੋਂ ਬਾਅਦ ਯੂਨਿਟ ਦੀ ਸਮਰੱਥਾ 1,57,500 ਟੀਪੀਏ ਸਟੀਲ ਇੰਗੋਟਸ/ਬਿਲੇਟ, ਐਮਐਸ ਰਾਉਂਡ, ਬਾਰ, ਫਲੈਟ ਹੋਵੇਗੀ। ਵਿਸਥਾਰ ਦੇ ਬਾਅਦ ਦੀ ਕੁਲ ਸਮਰੱਥਾ ਹੇਠਾਂ ਦਿੱਤੀ ਸਾਰਣੀ ਵਿੱਚ ਹੇਠ ਦਿੱਤੀ ਗਈ ਹੈ-

ਉਤਪਾਦ ਦਾ ਨਾਮ	ਮੌਜੂਦਾ (ਟਨ ਪ੍ਰਤੀ ਸਲਾਨਾ)	ਅਤਿਰਿਕਤ (ਟਨ ਪ੍ਰਤੀ ਸਲਾਨਾ)	ਕੁੱਲ (ਟਨ ਪ੍ਰਤੀ ਸਲਾਨਾ)
ਸਟੀਲ ਇੰਗੋਟਸ/ਬਿਲੇਟ, ਐਮਐਸ ਰਾਉਂਡ, ਬਾਰ, ਫਲੈਟ	28,700	1,28,800	1,57,500

3.1 ਜ਼ਮੀਨ ਦਾ ਖੇਤਰ

ਯੂਨਿਟ ਦਾ ਕੁੱਲ ਜ਼ਮੀਨੀ ਖੇਤਰ 2.6375 ਏਕੜ ਜਾਂ 10589.19 ਵਰਗ ਮੀਟਰ ਹੈ। ਗ੍ਰੀਨ ਬੈਲਟ ਦੀ ਲੋੜ 3502.41 ਵਰਗ ਮੀਟਰ ਹੈ ਯਾਨੀ ਕੁੱਲ ਖੇਤਰ ਦਾ 33%।

3.2 ਲੋੜੀਂਦਾ ਕੱਚਾ ਮਾਲ

ਕੱਚੇ ਮਾਲ ਅਤੇ ਤਿਆਰ ਮਾਲ ਨੂੰ ਟਰੱਕਾਂ ਰਾਹੀਂ ਲਿਜਾਇਆ ਜਾਵੇਗਾ। ਮੰਡੀ ਗੋਬਿੰਦਗੜ੍ਹ ਵਿੱਚ ਸੜਕਾਂ ਦੀ ਹਾਲਤ ਚੰਗੀ ਹੈ। ਇਸ ਤੋਂ ਇਲਾਵਾ, ਵਿਸਥਾਰ ਲਈ ਕਿਸੇ ਵਾਧੂ ਸੜਕ ਨੂੰ ਬਣਾਉਣ ਦੀ ਜ਼ਰੂਰਤ ਨਹੀਂ ਹੈ। ਕੱਚੇ ਮਾਲ ਦੇ ਵੇਰਵੇ ਹੇਠ ਦਿੱਤੇ ਅਨੁਸਾਰ ਦਿੱਤੇ ਗਏ ਹਨ।

ਕੱਚਾ ਮਾਲ (ਟਨ ਪ੍ਰਤੀ ਸਲਾਨਾ)			
ਉਤਪਾਦ ਦਾ ਨਾਮ	ਮੌਜੂਦਾ (ਟਨ ਪ੍ਰਤੀ ਸਲਾਨਾ)	ਅਤਿਰਿਕਤ (ਟਨ ਪ੍ਰਤੀ ਸਲਾਨਾ)	ਕੁੱਲ (ਟਨ ਪ੍ਰਤੀ ਸਲਾਨਾ)
ਐਮ ਐਸ ਸਕਰੈਪ, ਫੇਰੇ ਅਲਾਇਸ	30,800	1,44,025	1,74,825
ਸਰੋਤ ਅਤੇ ਆਵਾਜਾਈ	ਸਥਾਨਕ ਅਤੇ ਅੰਤਰਰਾਸ਼ਟਰੀ ਬਾਜ਼ਾਰ ਅਤੇ ਟਰੱਕਾਂ ਰਾਹੀਂ ਆਵਾਜਾਈ		

3.3 ਲੋੜੀਂਦਾ ਪਾਣੀ

ਇਕਾਈ ਦੀ ਪਾਣੀ ਦੀ ਖ਼ਪਤ ਵਿਚ, ਠੰਡਾ ਕਰਨ ਲਈ ਵਰਤਿਆ ਜਾਣ ਵਾਲਾ ਪਾਣੀ ਅਤੇ ਘਰੇਲੂ ਕੰਮਾਂ ਵਿਚ ਵਰਤੋਂ ਹੋਣ ਵਾਲਾ ਪਾਣੀ ਸ਼ਾਮਲ ਹਨ। ਪਾਣੀ ਦੀ ਲੋੜ ਮੌਜੂਦਾ ਟਿਊਬ ਵੈਲ ਤੋਂ ਪੂਰੀ ਕੀਤੀ ਜਾਵੇਗੀ। ਲੋੜੀਂਦੇ ਪਾਣੀ ਦਾ ਵੇਰਵਾ ਕੁਛ ਇਸ ਪ੍ਰਕਾਰ ਹੈ-

ਗਰਮੀਆਂ ਦੇ ਮੌਸਮ ਲਈ ਪਾਣੀ ਦੀ ਲੋੜ

ਵੇਰਵਾ	ਮੌਜੂਦਾ (ਕੇ.ਐਲ.ਡੀ.)	ਅਤਿਰਿਕਤ (ਕੇ.ਐਲ.ਡੀ.)	ਕੁੱਲ (ਕੇ.ਐਲ.ਡੀ.)
ਘਰੇਲੂ	3.6	7.4	11.0
ਠੰਡਾ ਕਰਨ ਲਈ (ਮੇਕਅੱਪ ਪਾਣੀ)	8.0	189	197
ਕੁੱਲ	11.6	196.4	208

ਸਰਦੀਆਂ ਅਤੇ ਬਰਸਾਤ ਦੇ ਮੌਸਮ ਲਈ ਪਾਣੀ ਦੀ ਲੋੜ

ਵੇਰਵਾ	ਮੌਜੂਦਾ (ਕੇ.ਐਲ.ਡੀ.)	ਅਤਿਰਿਕਤ (ਕੇ.ਐਲ.ਡੀ.)	ਕੁੱਲ (ਕੇ.ਐਲ.ਡੀ.)
ਘਰੇਲੂ	3.6	7.4	11.0
ਠੰਡਾ ਕਰਨ ਲਈ (ਮੇਕਅੱਪ ਪਾਣੀ)	8.0	120.5	128.5
ਕੁੱਲ	11.6	127.9	139.5

3.4 ਲੋੜੀਂਦੀ ਬਿੱਜਲੀ

ਬਿੱਜਲੀ ਦੀ ਲੋੜ ਨੂੰ ਮੂਲ ਤੌਰ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਦੇ ਨੇੜਲੇ ਸਟੇਸ਼ਨ ਤੋਂ ਪੂਰਾ

ਕੀਤਾ ਜਾਵੇਗਾ। ਮੌਜੂਦਾ ਲੋੜੀਂਦੀ ਬਿੱਜਲੀ ਦਾ ਵੇਰਵਾ ਕੁਛ ਇਸ ਪ੍ਰਕਾਰ ਹੈ -

ਵੇਰਵਾ	ਮੌਜੂਦਾ (KW)	ਅਤਿਰਿਕਤ (KW)	ਕੁੱਲ (KW)
ਲੋੜੀਂਦੀ ਬਿੱਜਲੀ (KW)	4,000	6,000	10,000
ਸ੍ਰੋਤ	ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ		

ਡੀਜੀ ਸੈੱਟ - ਉਦਯੋਗ ਕੋਲ 1x125 KVA ਅਤੇ 200 KVA ਸਮਰੱਥਾ ਦੇ ਦੋ ਡੀਜੀ ਸੈੱਟ ਹਨ। ਡੀਜੀ ਸੈੱਟ ਸਿਰਫ ਪਾਵਰ ਕੱਟ/ਫੇਲ ਹੋਣ ਦੌਰਾਨ ਹੀ ਚਲਾਇਆ ਜਾਵੇਗਾ। ਡੀਜੀ ਸੈੱਟਾਂ ਤੋਂ ਨਿਕਲਣ ਵਾਲੇ ਨਿਕਾਸ ਨੂੰ ਨਿਯੰਤਰਿਤ ਕਰਨ ਲਈ, ਲੋੜੀਂਦੀ ਉਚਾਈ ਦੀ ਛੱਤ ਪ੍ਰਦਾਨ ਕੀਤੀ ਜਾਵੇਗੀ। ਡੀਜੀ ਸੈੱਟਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ:


ਵੇਰਵਾ	ਮੌਜੂਦਾ	ਅਤਿਰਿਕਤ	ਕੁੱਲ
ਡੀਜੀ ਸੈੱਟ	1x125 KVA, 200 KVA	Nil	1x125 KVA 200 KVA
ਸ੍ਰੋਤ	ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ		

3.5 ਲੋੜੀਂਦਾ ਸਟਾਫ਼


ਵਿਸਥਾਰ ਲਈ, 80 ਵਿਅਕਤੀਆਂ ਦੀ ਜ਼ਰੂਰਤ ਹੋਰ ਹੋਵੇਗੀ। ਵਿਸਥਾਰ ਤੋਂ ਬਾਅਦ ਪਲਾਂਟ ਵਿੱਚ ਕੁੱਲ 240 ਵਿਅਕਤੀ ਕੰਮ ਕਰਨਗੇ।

4.0 ਪ੍ਰਕਿਰਿਆ ਦਾ ਵਰਨਣ

ਪ੍ਰਕਿਰਿਆ ਦਾ ਫਲੋਚਾਰਟ



ਪਦਾਰਥਕ ਸੰਤੁਲਨ



5.0 ਉਪਚਾਰ ਉਪਾਅ ਦਾ ਵਰਨਣ

ਮਿਟੀਗੇਸ਼ਨ ਉਪਾਅ ਦਾ ਉਦੇਸ਼ ਵਾਤਾਵਰਣ 'ਤੇ ਅਣਚਾਹੇ ਪ੍ਰਭਾਵਾਂ ਤੋਂ ਬਚਣਾ, ਘਟਾਉਣਾ ਜਾਂ ਘੱਟ ਕਰਨਾ ਹੈ। ਇੰਡਕਸ਼ਨ ਫਰਨੇਸ ਤੋਂ ਨਿਕਾਸ ਨੂੰ ਘੱਟ ਤੋਂ ਘੱਟ ਅਤੇ ਨਿਯੰਤਰਿਤ ਕਰਨ ਲਈ, ਸਾਈਡ ਸਕਸ਼ਨ ਹੁੱਡ ਦੁਆਰਾ ਚੂਸਣ ਤੋਂ ਬਾਅਦ ਨਿਕਾਸ ਨੂੰ ਸਪਾਰਕ ਅਰੈਸਟਰ, ਏਅਰ ਕੂਲਿੰਗ ਅਤੇ ਅੰਤ ਵਿੱਚ ਬੈਗ ਫਿਲਟਰਾਂ ਦੁਆਰਾ ਵਾਯੂਮੰਡਲ ਵਿੱਚ ਡਿਸਚਾਰਜ ਕਰਨ ਤੋਂ ਪਹਿਲਾਂ ਪਾਸ ਕੀਤਾ ਜਾਂਦਾ ਹੈ। ਡੀਜੀ ਸੈੱਟ ਨੂੰ ਸ਼ੋਰ ਅਤੇ ਕਣਾਂ ਅਤੇ ਗੈਸਾਂ ਦੇ ਨਿਕਾਸ ਦੀ ਦੇਖਭਾਲ ਲਈ ਇੱਕ ਛੱਤਰੀ ਅਤੇ ਢੁਕਵੇਂ ਸਟੈਕ ਨਾਲ ਫਿੱਟ ਕੀਤਾ ਗਿਆ ਹੈ।

- ਵਿਸਥਾਰ ਤੋਂ ਬਾਅਦ ਪੈਦਾ ਹੋਣ ਵਾਲੀ ਸਲੈਗ ਦੀ ਕੁੱਲ ਮਾਤਰਾ 30 ਟੀ.ਪੀ.ਡੀ ਹੋਵੇਗੀ ਜੋ ਕਰੱਸਰ ਨੂੰ ਫੀਡ ਕੀਤੀ ਜਾਵੇਗੀ ਅਤੇ 3.2 ਟੀ.ਪੀ.ਡੀ ਆਇਰਨ ਦੀ ਰਿਕਵਰੀ ਤੋਂ ਬਾਅਦ, ਸਲੈਗ ਦੀ ਬਚੀ ਮਾਤਰਾ ਮੈਸਰਜ਼ ਆਸੂਤੇਸ਼ ਬਿਲਡਰਜ਼ ਅਤੇ ਟਾਈਲ ਇੰਡਸਟਰੀਜ਼ ਨੂੰ ਇੰਟਰਲਾਕਿੰਗ ਪੇਵਰ, ਟਾਈਲਾਂ ਬਣਾਉਣ ਵਾਲੇ ਮੈਸਰਜ਼ ਆਸੂਤੇਸ਼ ਬਿਲਡਰਜ਼ ਨੂੰ ਭੇਜੀ ਜਾਵੇਗੀ।
- ਏ.ਪੀ.ਸੀ.ਡੀ ਯੂੜ ਮੈਸਰਜ਼ ਜੋਗਿੰਦਰਾ ਕਾਸਟਿੰਗਜ਼ ਪ੍ਰਾਈਵੇਟ ਲਿਮਿਟੇਡ ਨੂੰ ਭੇਜੀ ਜਾਵੇਗੀ।
- ਡੀਜੀ ਸੈੱਟਾਂ ਤੋਂ ਵਰਤਿਆ ਜਾਣ ਵਾਲਾ ਤੇਲ ਉਦਯੋਗ ਵਿੱਚ ਲੁਬਰੀਕੈਂਟ ਵਜੋਂ ਵਰਤਿਆ ਜਾਵੇਗਾ।

6.0 ਲਾਗਤ ਦੇ ਵੇਰਵੇ

ਵਿਸਥਾਰ ਤੋਂ ਬਾਅਦ ਪ੍ਰਾਜੈਕਟ ਦੀ ਕੁੱਲ ਲਾਗਤ 30.34 ਕਰੋੜ ਹੋਵੇਗੀ। ਜਿਸ ਵਿੱਚ ਵਿਸਥਾਰ ਦੀ ਲਾਗਤ ਵੀ ਸ਼ਾਮਲ ਹੈ। ਪ੍ਰਸਤਾਵਿਤ ਵਿਸਥਾਰ ਵਾਤਾਵਰਣ ਪ੍ਰਵਾਨਗੀ ਦੇਣ ਤੋਂ ਬਾਅਦ ਇਕ ਸਾਲ ਦੇ ਅੰਦਰ ਪੁਰਾ ਕਰ ਦਿੱਤਾ ਜਾਵੇਗਾ।

7.0 ਇਕਾਈ ਦਾ ਵੇਰਵਾ

ਮੈਸਰਜ਼ ਇਮਪ੍ਰੈਸ਼ਨ ਸਕਿਓਰਿਟੀਜ਼ ਪ੍ਰਾਈਵੇਟ ਲਿਮਿਟਿਡ ਯੂਨਿਟ ਭਾਰਤ ਇਸਪਾਤ ਉਦਯੋਗ ਦਾ ਪ੍ਰਸਤਾਵਿਤ ਪ੍ਰੋਜੈਕਟ ਪਿੰਡ- ਅੰਬੇ ਮਾਜਰਾ, ਜੀ.ਟੀ. ਰੋਡ, ਮੰਡੀ ਗੋਬਿੰਦਗੜ੍ਹ, ਤਹਿਸੀਲ- ਅਮਲੋਹ, ਜ਼ਿਲ੍ਹਾ- ਫਤਿਹਗੜ੍ਹ ਸਾਹਿਬ, ਪੰਜਾਬ ਵਿਖੇ ਸਥਿਤ ਹੈ ।, ਜਿਸਦੇ ਅਨੁਸਾਰ ਇਸਦੇ ਗਲੋਬਲ ਕੋਆਰਡੀਨੇਟਸ, ਵਿਥਕਾਰ Latitude 30°39'20.05"N, 30°39'25.98"N, 30°39'22.09"N, 30°39'17.77"N and Longitude 76°19'03.94"E, 76°19'07.88"E, 76°19'12.63"E, 76°19'07.02". ਹਨ । ਸਭ ਤੋਂ ਨੇੜਲਾ ਸ਼ਹਿਰ ਮੰਡੀ ਗੋਬਿੰਦਗੜ੍ਹ ਸਭ ਤੋਂ ਨੇੜਲਾ ਰੇਲਵੇ ਸਟੇਸ਼ਨ ਹੈ (ਲਗਭਗ 2.5 ਕਿਲੋਮੀਟਰ) । ਸਭ ਤੋਂ ਨੇੜਲਾ ਹਵਾਈ ਅੱਡਾ ਚੰਡੀਗੜ੍ਹ ਹੈ ਜੋ ਸਾਈਟ ਤੋਂ 46 ਕਿਲੋਮੀਟਰ ਦੀ ਦੂਰੀ 'ਤੇ ਹੈ। ਪ੍ਰਾਜੈਕਟ ਸਾਈਟ ਦੇ 5 ਕਿਲੋਮੀਟਰ ਦੇ ਘੇਰੇ ਅੰਦਰ ਕੋਈ ਵੀ ਰਾਸ਼ਟਰੀ ਪਾਰਕ / ਜੰਗਲੀ ਜੀਵ ਸੈਂਚੂਰੀ / ਬਾਇਓਸਪਿਅਰ ਰਿਜ਼ਰਵ / ਰਿਜ਼ਰਵਡ ਜੰਗਲ ਮੌਜੂਦ ਨਹੀਂ ਹਨ।

8.0 ਬੇਸਲਾਈਨ ਵਾਤਾਵਰਨ ਡੇਟਾ ਅਤੇ ਉਹਨਾਂ ਦੇ ਪ੍ਰਭਾਵ

ਵੱਖ-ਵੱਖ ਵਾਤਾਵਰਣ ਕਾਰਕ ਜਿਵੇਂ ਕਿ ਅਧਿਐਨ ਖੇਤਰ ਵਿੱਚ ਮੌਜੂਦ ਹੈ ਜੋ ਕਿ ਗਤੀਵਿਧੀਆਂ ਦੁਆਰਾ ਪ੍ਰਭਾਵਿਤ ਹੋਣ ਲਈ ਜ਼ਿੰਮੇਵਾਰ ਹਨ, ਦਾ ਮੁਲਾਂਕਣ ਅਤੇ ਗੁਣਵੱਤਾ ਦੇਨਾਂ ਦਾ ਵੇਰਵਾ ਲਿਆ ਗਿਆ ਹੈ। ਅਕਤੂਬਰ-ਦਸੰਬਰ, 2022 ਦੌਰਾਨ ਅਧਿਐਨ ਖੇਤਰ ਦਾ ਬੇਸਲਾਈਨ ਵਾਤਾਵਰਣ ਸੰਬੰਧੀ ਡਾਟਾ ਤਿਆਰ ਕੀਤਾ ਗਿਆ ਸੀ।

8.1 ਵਾਯੂਮੰਡਲ ਹਵਾ ਦੀ ਗੁਣਵੱਤਾ

ਪੀ. ਐਮ.2.5, ਪੀ. ਐਮ. 10, ਸਲਫਰ ਡਾਈਆਕਸਾਈਡ, ਨਾਈਟ੍ਰੋਜਨ ਡਾਈਆਕਸਾਈਡ ਅਤੇ ਕਾਰਬਨ ਮੋਨੋਆਕਸਾਈਡ ਪੱਧਰ ਦੇ ਤਿੰਨ ਮਹੀਨਿਆਂ (ਅਕਤੂਬਰ-ਦਸੰਬਰ, 2022) ਲਈ ਅੱਠ ਥਾਵਾਂ ਦਾ ਅਧਿਐਨ ਕੀਤਾ ਗਿਆ। ਪੀ. 98 ਪ੍ਰਦੂਸ਼ਕਾਂ ਦੇ ਮਾਪਦੰਡ ਹੇਠ ਲਿਖੇ ਅਨੁਸਾਰ ਹਨ। ਪੀ. ਐਮ.2.5 – 47.1 ਮਾਈਕ੍ਰੋਗ੍ਰਾਮ ਪ੍ਰਤੀ ਮੀਟਰ ਘਣ, ਪੀ. ਐਮ. 10 – 85.8 ਮਾਈਕ੍ਰੋਗ੍ਰਾਮ ਪ੍ਰਤੀ ਮੀਟਰ ਘਣ, ਸਲਫਰ ਡਾਈਆਕਸਾਈਡ – 8.1 ਮਾਈਕ੍ਰੋਗ੍ਰਾਮ ਪ੍ਰਤੀ ਮੀਟਰ ਘਣ, ਨਾਈਟ੍ਰੋਜਨ ਡਾਈਆਕਸਾਈਡ – 17.2 ਮਾਈਕ੍ਰੋਗ੍ਰਾਮ ਪ੍ਰਤੀ ਮੀਟਰ ਘਣ ਅਤੇ ਕਾਰਬਨ ਮੋਨੋਆਕਸਾਈਡ- 0.58 ਮਿਲੀਗ੍ਰਾਮ / ਮੀਟਰ ਘਣ ਹੈ। ਬੇਸਲਾਈਨ ਹਵਾ ਗੁਣਵੱਤਾ ਪੱਧਰੀ ਰਿਹਾਇਸ਼ੀ ਅਤੇ ਉਦਯੋਗਿਕ ਖੇਤਰ ਲਈ ਨਿਰਧਾਰਤ ਨੈਸ਼ਨਲ ਅੰਬੀਨਟ ਏਅਰ ਕੁਆਲਿਟੀ ਸਟੈਂਡਰਡ ਦੇ ਅੰਦਰ ਹਨ (ਮਿਆਰਾਂ ਅਨੁਸਾਰ ਕ੍ਰਮਵਾਰ ਪੀ. ਐਮ.2.5, ਪੀ. ਐਮ. 10, ਸਲਫਰ ਡਾਈਆਕਸਾਈਡ, ਨਾਈਟ੍ਰੋਜਨ ਡਾਈਆਕਸਾਈਡ ਲਈ 60, 100, 80 ਅਤੇ 80 ਮਾਈਕ੍ਰੋਗ੍ਰਾਮ ਪ੍ਰਤੀ ਮੀਟਰ ਘਣ)। ਪ੍ਰਸਤਾਵਿਤ ਪਸਾਰ ਨੂੰ ਮੌਜੂਦਾ ਇਕਾਈ ਤੋਂ ਘੱਟ ਅਸਰ ਹੋਵੇਗਾ।

8.2 ਪਾਣੀ ਦੀ ਗੁਣਵੱਤਾ

ਰਸਾਇਣਕ ਅਤੇ ਜੈਵਿਕ ਵਿਸ਼ਲੇਸ਼ਣ ਲਈ ਅਧਿਐਨ ਖੇਤਰ ਤੋਂ ਅੱਠ ਧਰਤੀ ਹੇਠਲੇ ਪਾਣੀ ਦੇ ਨਮੂਨੇ ਅਤੇ ਇਕ ਸਤਹ ਪਾਣੀ ਦੇ ਨਮੂਨੇ ਇਕੱਤਰ ਕੀਤੇ ਗਏ ਸਨ। ਅਧਿਐਨ ਖੇਤਰ ਦੇ ਭੂਮੀਗਤ ਪਾਣੀ ਦੀ ਗੁਣਵੱਤਾ ਸੰਤੋਸ਼ਜਨਕ ਹੈ। ਪਾਣੀ ਦੀ ਗੁਣਵੱਤਾ ਵਿੱਚ ਕੋਈ ਧਾਤ ਜਾਂ ਜਰਾਸੀਮੀ ਦੂਸ਼ਿਤ ਨਹੀਂ ਪਾਇਆ ਗਿਆ।

8.3 ਸ਼ੋਰ ਵਾਤਾਵਰਣ

ਅਧਿਐਨ ਖੇਤਰ ਵਿੱਚ 8 ਸਥਾਨਾਂ ਤੇ ਵਾਤਾਵਰਨ ਸ਼ੋਰ ਦੇ ਪੱਧਰ ਤੇ ਨਿਗਰਾਨੀ ਕੀਤੀ ਗਈ। ਪ੍ਰੋਜੈਕਟ ਸਾਈਟ ਵਿੱਚ ਸ਼ੋਰ ਦਾ ਪੱਧਰ ਦਿਨ ਵਿੱਚ 72.3 ਡੀ.ਬੀ. (ਏ) ਦਿਨ ਦੇ ਸਮੇਂ ਅਤੇ 53.8 ਡੀ.ਬੀ. (ਏ) ਰਾਤ ਦੇ ਸਮੇਂ ਪਾਇਆ ਗਿਆ। ਪ੍ਰੋਜੈਕਟ ਸਾਈਟ ਤੇ ਸਭ ਤੋਂ ਉੱਚੇ ਪੱਧਰਾਂ ਨੂੰ ਦੇਖਿਆ ਗਿਆ। ਬੇਸਲਾਈਨ ਸ਼ੋਰ ਦਾ ਪੱਧਰ ਰਾਸ਼ਟਰੀ ਮਾਨਕਾਂ ਦੇ ਅੰਦਰ ਚੰਗੀ ਤਰਾਂ ਕੀਤਾ ਗਿਆ। ਬਿਹਤਰ ਪ੍ਰਦੂਸ਼ਣ ਨਿਯੰਤਰਣ ਦੀ ਸਹੂਲਤ ਦੇ ਕਾਰਨ ਪ੍ਰਸਤਾਵਿਤ ਪਸਾਰ ਤੇ ਮੌਜੂਦਾ ਇਕਾਈ ਨਾਲੋਂ ਘੱਟ ਅਸਰ ਹੋਵੇਗਾ।

8.4 ਮਿੱਟੀ ਦੀ ਗੁਣਵੱਤਾ

ਅਧਿਐਨ ਖੇਤਰ ਤੋਂ ਮਿੱਟੀ ਦੇ 8 ਨਮੂਨੇ ਇਕੱਤਰ ਕੀਤੇ ਗਏ ਸਨ ਅਤੇ ਵਿਸ਼ਲੇਸ਼ਣ ਕੀਤਾ ਗਿਆ ਸੀ। ਮਿੱਟੀ ਦੀ ਬਣਤਰ ਰੇਤਲੀ ਲਾਏਮ ਹੈ ਮਿੱਟੀ ਦੀ ਜੈਵਿਕ ਪਦਾਰਥ, ਨਾਈਟ੍ਰੋਜਨ, ਪੋਟਾਸ਼ੀਅਮ ਅਤੇ ਫਾਸਫੋਰਸ ਸਮੱਗਰੀ ਮੱਧਮ ਹੈ। ਸਾਰੇ ਮਿੱਟੀ ਦੇ ਨਮੂਨਿਆਂ ਦੇ pH ਸਵੀਕਾਰਯੋਗ ਸੀਮਾ ਦੇ ਅੰਦਰ ਹਨ। ਪ੍ਰਸਤਾਵਿਤ ਪਲਾਟ ਦਾ ਮਿੱਟੀ 'ਤੇ ਕੋਈ ਅਸਰ ਨਹੀਂ ਹੋਵੇਗਾ।

8.5 ਪਰਿਆਵਰਣ ਅਧਿਐਨ

ਸੈਕੰਡਰੀ ਸਰੋਤਾਂ ਦੁਆਰਾ ਅਤੇ ਸਾਈਟ ਦੇ ਦੁਆਰਾ ਵਾਤਾਵਰਣ ਡੇਟਾ ਇਕੱਤਰ ਕੀਤਾ ਗਿਆ ਹੈ। ਮੁੱਖ ਤੌਰ 'ਤੇ ਕਿੱਕਰ, ਜਾਮਣ, ਪਿੱਪਲ ਅਤੇ ਅੰਬ ਆਦਿ ਜ਼ਿਆਦਾ ਤੌਰ ਤੇ ਪਾਏ ਗਏ। ਨਿਊਲਾ, ਸਾਰੰਗੀ, ਜੰਗਲ ਬਿੱਲੀ, ਕੋਬਰਾ, ਕਰੋਤ, ਸੱਪ, ਖਰਗੋਸ਼, ਕਬੂਤਰ ਅਤੇ ਵੱਖ ਵੱਖ ਤਰਾਹ ਦੇ ਪੰਛੀ ਅਧਿਐਨ ਖੇਤਰ ਦੇ ਆਮ ਜਾਨਵਰ ਹਨ। ਅਧਿਐਨ ਖੇਤਰ ਵਿੱਚ ਪੌਦਿਆਂ ਅਤੇ ਜਾਨਵਰਾਂ ਦੀਆਂ ਕੋਈ ਖ਼ਤਰੇ ਵਾਲੀਆਂ ਨਸਲਾਂ ਨਹੀਂ ਮਿਲਦੀਆਂ, ਇਸ ਲਈ ਵਾਤਾਵਰਣ ਮਾਹੌਲ ਤੇ ਕੋਈ ਅਸਰ ਨਹੀਂ ਹੁੰਦਾ।

8.6 ਸੰਵੇਦਨਸ਼ੀਲ ਪਾਰਿਸਥਿਤੀਕ ਵਾਤਾਵਰਣ

ਪ੍ਰਾਜੈਕਟ ਸਾਈਟ ਤੋਂ 10 ਕਿਲੋਮੀਟਰ ਦੀ ਦੂਰੀ ਦੇ ਅੰਦਰ, ਕੋਈ ਵੀ ਪੌਦਾ ਜਾਂ ਜਾਨਵਰ ਜੋ ਕਿ ਖ਼ਤਰੇ ਵਾਲੀ ਸੂਚੀ ਵਿਚ ਆਉਂਦਾ ਹੋਏ, ਨਹੀਂ ਮਿਲਿਆ। ਬਾਇਓਸਰਫੀਅਰ ਰਿਜ਼ਰਵ, ਟਾਈਗਰ ਰਿਜ਼ਰਵ ਅਤੇ ਹਾਥੀ ਰਾਖਵੇਂ, ਜੰਗਲੀ ਹਾਥੀ, ਵੈਟਲੈਂਡ, ਰਾਸ਼ਟਰੀ ਪਾਰਕ ਅਤੇ ਜੰਗਲੀ ਜੀਵਾਂ ਦੀ ਅਸਥਾਈ ਕੋਰੀਡੋਰ ਵਰਗੇ ਕੋਈ ਵੀ ਵਾਤਾਵਰਣਿਕ ਸੰਵੇਦਨਸ਼ੀਲ ਖੇਤਰ ਪ੍ਰਾਜੈਕਟ ਸਾਈਟ ਤੋਂ 10 ਕਿਲੋਮੀਟਰ ਦੇ ਅੰਦਰ ਮੌਜੂਦ ਨਹੀਂ ਹਨ। 10 ਕਿਲੋਮੀਟਰ ਦੀ ਪ੍ਰੋਜੈਕਟ ਸਾਈਟ ਦੇ ਆਲੇ ਦੁਆਲੇ ਮੌਜੂਦ ਕੋਈ ਵੀ ਰਿਜ਼ਰਵ ਅਤੇ ਪ੍ਰੋਟੈਕਟਡ ਵਣਜ ਨਹੀਂ ਹੈ। ਖੇਤੀਬਾੜੀ ਅਤੇ ਉਦਯੋਗਿਕ ਕਾਮਿਆਂ ਦਾ ਅਧਿਐਨ ਖੇਤਰ ਦੇ ਕਿੱਤੇ ਢਾਂਚੇ ਉੱਪਰ ਹਾਵੀ ਹੈ। ਅਧਿਐਨ ਖੇਤਰ ਵਿਚ ਕੋਈ ਉਦਯੋਗ ਭੱਠੀਆਂ, ਰੇਲਿੰਗ ਮਿੱਲਾਂ, ਫੇਰੇ ਅੱਲਾਏ, ਇੱਟ ਭੱਠੀਆਂ ਅਤੇ ਹੋਰ ਛੋਟੀਆਂ ਇਕਾਈਆਂ ਮੌਜੂਦ ਹਨ।

8.7 ਸਮਾਜਕ-ਆਰਥਿਕ ਹਾਲਤ

ਸਮਾਜਕ-ਆਰਥਿਕ ਰੁਤਬ ਨੂੰ ਸੈਕੰਡਰੀ ਸਰੋਤਾਂ ਦੁਆਰਾ ਅਤੇ ਸਾਈਟ ਦੇ ਦੁਆਰਾ ਅਧਿਐਨ ਕੀਤਾ ਗਿਆ ਹੈ। ਪੇਂਡੂ ਲੋਕਾਂ ਨੂੰ ਪੀਣ ਲਈ ਪਾਣੀ ਦੀ ਲੋੜ, ਵਿਦਿਅਕ ਸੰਸਥਾਵਾਂ ਦੇ ਵਿਕਾਸ ਅਤੇ ਮੈਡੀਕਲ ਸਹੂਲਤਾਂ ਜਿਵੇਂ ਕਿ ਵਿਸ਼ੇਸ਼ ਤੌਰ 'ਤੇ ਸੀਨੀਅਰ ਸਿਟੀਜਨਾਂ ਅਤੇ ਬੱਚਿਆਂ ਜਾਂ ਗਰਭਵਤੀ ਔਰਤਾਂ) ਦੀ ਪਛਾਣ ਕੀਤੀ ਗਈ ਹੈ। ਸਮਾਜਿਕ ਜ਼ਿੰਮੇਵਾਰੀਆਂ ਦੇ ਹਿੱਸੇ ਵਜੋਂ ਕਮਿਊਨਿਟੀ ਸੈਂਟਰਾਂ, ਮਨੋਰੰਜਨ ਸਹੂਲਤਾਂ ਆਦਿ ਵੀ ਤਿਆਰ ਕੀਤੀਆਂ ਜਾਣਗੀਆਂ।

9.0 ਸੈਕੰਡਰੀ ਧਾਤੂ ਉਦਯੋਗਾਂ ਤੋਂ ਸੰਭਾਵਿਤ ਖ਼ਤਰੇ ਅਤੇ ਜੋਖਮ

ਵੱਖ-ਵੱਖ ਪ੍ਰਕਿਰਿਆ ਅਪ੍ਰੋਸ਼ਨਾਂ, ਜੋ ਕਿ ਮਨੁੱਖੀ ਸੰਪਰਕ ਲਈ ਸੰਭਾਵਿਤ ਤੌਰ 'ਤੇ ਉੱਚ ਖ਼ਤਰੇ ਹਨ। ਉੱਚੇ ਪੱਧਰ ਦੇ ਧਿਆਨ ਦੇਣ ਵਾਲੇ ਖੇਤਰ ਹੇਠਾਂ ਦਿਤੇ ਗਏ ਟੇਬਲ ਵਿੱਚ ਪਛਾਣੇ ਗਏ ਹਨ -

ਟੇਬਲ: ਸੰਭਵ ਜੋਖਮ

ਕ੍ਰਮ ਸੰਖਿਆ	ਇਕਾਈ ਖੇਤਰ	ਸਧਾਰਣ ਕਾਰਵਾਈ ਤੋਂ ਸੰਭਾਵਿਤ ਵਿਭਾਜਨ	ਸੰਭਾਵਨਾ ਦੇ ਕਾਰਣ	ਨਤੀਜੇ
1	ਭੱਠੀ	ਪਿਘਲੇ ਹੋਏ ਲੋਹੇ ਜਾਂ ਸਲੈਗ ਦੇ ਸੰਪਰਕ ਵਿਚ ਆ ਰਹੇ ਪਾਣੀ ਨੂੰ ਮੁੜ ਪ੍ਰਸਾਰ ਅਤੇ ਠੰਢਾ ਕਰਨਾ	ਕੰਧਾਂ ਤੋਂ ਪਾਣੀ ਦਾ ਸਿਮਣਾ ਧਾਤੁ ਦਾ ਉਛਾਲ	ਅਤਿ ਦੇ ਕੇਸਾਂ ਵਿਚ ਧਮਾਕਾ
		ਕੱਚਾ ਤੇਲ ਅਤੇ ਗਰੀਸ ਅਤੇ ਹੋਰ ਅਸੁੱਧੀਆਂ ਦੀ ਹਾਜ਼ਰੀ	ਅੱਗ	ਅਚਾਨਕ ਅੱਗ ਲੱਗਣਾ ਅਤੇ ਲਾਟਾਂ ਦਾ ਨਿਕਲਣਾ
2	ਹਾਈ ਪਾਵਰ ਟ੍ਰਾਂਸਫਾਰਮਰ	ਤੇਲ ਦਾ ਤਾਪਮਾਨ ਬਹੁਤ ਜ਼ਿਆਦਾ ਹੋਣਾ	ਕਮਰੇ ਦੇ ਤਾਪਮਾਨ ਦਾ ਬਦਲਣਾ	ਅੱਗ ਦੀ ਅਚਾਨਕ ਚਮਕਾਸੀ
3	ਉੱਚ ਤਣਾਅ ਬਿਜਲੀ	ਤਾਰ ਦੇ ਸਿਰੇ ਤੇ ਜੋੜਾਂ ਤੇ ਬਹੁਤ ਜ਼ਿਆਦਾ ਚੰਗਿਆੜੇ ਨਿਕਲਣਾ	ਢਿਲੇ ਜੋੜ , ਕੇਬਲ ਕੱਟ, ਫਿਊਜ਼ਾਂ ਨੂੰ ਸਾੜ ਦੇਣਾ, ਸ਼ਾਰਟ ਸਰਕਟ	ਅੱਗ ਦੇ ਚੰਗਿਆੜੇ ਨਿਕਲਣਾ ਅਤੇ ਅਣਗਿਹਲੀ ਕਾਰਣ ਤੇ ਭਿਆਨਕ ਅੱਗ ਦਾ ਲੱਗਣਾ

10.0 ਸੰਕਟ ਯੋਜਨਾ

ਐਮਰਜੈਂਸੀ ਯੋਜਨਾਬੰਦੀ, ਪਲਾਂਟ ਦੇ ਅਮਲੇ ਅਤੇ ਨੇੜੇ ਦੇ ਖੇਤਰਾਂ ਦੇ ਲੋਕਾਂ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਬੁਨਿਆਦੀ ਯੋਜਨਾ ਹੈ ਅਤੇ ਵਾਤਾਵਰਣ ਜੋ ਗੈਰ-ਯੋਜਨਾਬੱਧ ਖਤਰਨਾਕ ਘਟਨਾਵਾਂ ਤੋਂ ਪ੍ਰਭਾਵਿਤ ਹੋ ਸਕਦਾ ਹੈ। ਭੱਠੀਆਂ ਅੱਗ ਅਤੇ ਬਿਜਲੀ ਨਾਲ ਸੰਬੰਧਿਤ ਖ਼ਤਰਿਆਂ ਨਾਲ ਜੁੜੀਆਂ ਹਨ, ਦਬਾਅ ਜਾਂ ਤਾਪਮਾਨ ਦੇ ਅਚਾਨਕ ਪੈਦਾ ਹੋਣ ਕਾਰਨ ਨੁਕਸਾਨ, ਸੱਟ ਅਤੇ ਮੌਤ ਹੋ ਸਕਦੇ ਹਨ। ਤਾਪਮਾਨ ਅਤੇ ਦਬਾਅ ਇਕ ਦੂਜੇ ਨਾਲ ਜੁੜੇ ਹੋਏ ਹਨ। ਇਸ ਲਈ ਜਦੋਂ ਜਲਣਸ਼ੀਲ ਜਾਂ ਜਲਣਸ਼ੀਲ ਮਿਸ਼ਰਣ ਪ੍ਰਕਿਰਿਆ ਉਪਕਰਣ ਵਿੱਚ ਮੌਜੂਦ ਹੋਏ, ਤਾਂ ਨਤੀਜਾ ਭਿਆਨਕ ਹੋ ਸਕਦਾ ਹੈ। ਭਿਆਨਕ ਨਤੀਜੇ ਨੂੰ ਰੋਕਣ ਲਈ ਏਂਗੀਨੀਰੀਂਗ ਤੌਰ ਤੇ ਮੁਲਾਂਕਣ ਕੀਤਾ ਜਾਵੇਗਾ।

11.0 ਈ.ਐਮ.ਪੀ ਬਜਟ

S.No	Title	Capital Cost Rs. Lakh	Recurring Cost Rs. Lakh
1	Pollution Control during construction stage	5.0	2.0
2.	Air Pollution Control (Installation of APCD)	140.0	10.0
3.	Water Pollution Control/ STP upgradation	9.0	1.0
4.	Noise Pollution Control	3.0	0.50
5.	Greenbelt development with maintenance plan	5.3	5.3
6.	Occupational hazard and safety	5.0	1.0
7.	Environment Monitoring	--	0.50
8.	Solid Waste Management	3.0	0.25
9.	Energy Conservation	3.0	1.0
10.	RWH	10.0	2.0
11.	CER Activities	31 .0	--
	Total	214.3	23.55

12.0 ਸਮਾਜਿਕ ਜੁੰਮੇਵਾਰੀ

ਕਾਰਪੋਰੇਟ ਵਾਤਾਵਰਣ ਜੁੰਮੇਵਾਰੀ ਅਤੇ ਐਂਟਰਪ੍ਰਾਈਜ਼ ਸਮਾਜਿਕ ਵਚਨਬੱਧਤਾ ਜਨਤਕ ਸੁਣਵਾਈ ਦੌਰਾਨ ਜਾਰੀ ਕੀਤੇ ਗਏ ਅਤੇ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਕੀਤੇ ਗਏ ਆਧਾਰ 'ਤੇ ਈ.ਐਮ.ਪੀ ਦੇ ਹਿੱਸੇ ਵਜੋਂ ਲਾਗੂ ਕੀਤੀ ਜਾਵੇਗੀ, ਜਿਸਦਾ ਵੇਰਵਾ ਈ.ਆਈ.ਐ ਰਿਪੋਰਟ ਵਿੱਚ ਪ੍ਰਦਾਨ ਕੀਤਾ ਜਾਵੇਗਾ।

13.0 ਵਾਤਾਵਰਣ ਅਧਿਐਨ ਯੋਜਨਾ

ਵਾਤਾਵਰਣ ਕਾਨੂੰਨਾਂ ਅਤੇ ਨਿਯਮਾਂ ਦੇ ਅਨੁਕੂਲਤਾ ਦੀ ਸਥਿਤੀ ਨੂੰ ਜਾਂਚਣ ਲਈ ਸਾਰੇ ਮਹੱਤਵਪੂਰਣ ਵਾਤਾਵਰਣ ਮਾਪਦੰਡਾਂ ਦੀ ਨਿਯਮਤ ਨਿਗਰਾਨੀ ਜ਼ਰੂਰੀ ਹੈ। ਨਿਰੀਖਣ ਕਰਨ ਦੀ ਫ੍ਰੀਕੁਐਂਸੀ ਹੇਠਾਂ ਅਨੁਸਾਰ ਹੋਵੇਗੀ-

- ਉਸਾਰੀ ਦੇ ਪੜਾਅ ਅਤੇ ਅਪਰੇਸ਼ਨਲ ਪੜਾਅ ਦੇ ਦੌਰਾਨ ਪ੍ਰਾਇਮਰੀ ਸਾਈਟ ਤੇ ਦੇਵਾਂ ਦੀ ਉਪਰਲੀ ਅਤੇ ਡਾਊਨਸਟਰੀਮ ਵਾਲੀਆਂ ਥਾਵਾਂ 'ਤੇ ਏਮਬਿਏਂਟ ਏਅਰ ਕੁਆਲਿਟੀ ਦੀ ਨਿਗਰਾਨੀ ਇੱਕ ਵਾਰ ਹਰ ਤਿਮਾਹੀ ਪੀ. ਐਮ.2.5, ਪੀ. ਐਮ. 10, ਸਲਫਰ ਡਾਈਆਕਸਾਈਡ, ਨਾਈਟ੍ਰੋਜਨ ਡਾਈਆਕਸਾਈਡ ਅਤੇ ਕਾਰਬਨ ਮੋਨੋਆਕਸਾਈਡ ਲਈ ਕੀਤੀ ਜਾਵੇਗੀ।
- ਵਾਤਾਵਰਣ ਸ਼ੋਰ ਦਾ ਪੱਧਰ, ਪਾਣੀ ਦੀ ਗੁਣਵੱਤਾ ਅਤੇ ਪ੍ਰਦੂਸ਼ਤ ਆਦਿ ਦਾ ਨਿਰੀਖਣ ਹਰ ਛੇ ਮਹੀਨਿਆਂ ਜਾਂ ਈਸੀ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾਵੇਗੀ।